

ਮੁੱਖ ਇੰਜੀਨੀਅਰ/ਨਹਿਰਾਂ,
ਲੋਕ ਸੇਵਾ ਵਿਭਾਗ, ਪੰਜਾਬ,
ਚੰਡੀਗੜ੍ਹ।


ਅਡਿਸ਼ਨਲ ਡਾਇਰੈਕਟਰ,
ਲੋਕ ਸੇਵਾ ਵਿਭਾਗ, ਪੰਜਾਬ,
ਕਮਰਾ ਨੰ 11 ਪੰਜਵੀਂ ਮੰਜਿਲ
ਮਿਹਾਲ ਸਕੇਂਟਰਲ, ਚੰਡੀਗੜ੍ਹ।

ਵਿਸ਼ਾ - ਅਕਸ਼ਵਾਣੀ ਜਲੰਧਰ ਤੇ ਪੰਜਾਬ ਵਿੱਚ ਨਹਿਰਾਂ ਦੇ ਚੌਲਣ ਦਾ ਵਾਰੀ ਬੰਦੀ ਪ੍ਰੋਗਰਾਮ ਪ੍ਰਸਾਰਨ ਦਾ 8 ਦਿਨਾਂ ਦਾ ਪ੍ਰੋਗਰਾਮ **14-11-2020** ਤੋਂ ਮਿਤੀ **21-11-2020** ਤਕ।

ਅਕਸ਼ਵਾਣੀ ਜਲੰਧਰ ਤੇ ਪੰਜਾਬ ਵਿੱਚ ਨਹਿਰਾਂ ਦੇ ਚੌਲਣ ਦਾ ਵਾਰੀ ਬੰਦੀ ਪ੍ਰੋਗਰਾਮ ਦਾ 8 ਦਿਨਾਂ ਦਾ ਪ੍ਰਸਾਰਨ ਮਿਤੀ **14-11-2020** ਤੋਂ ਮਿਤੀ **21-11-2020** ਤੱਕ ਦਾ ਪਰਤਾ ਭੇਜਿਆ ਜਾਂਦਾ ਹੈ।

ਬੇਨਤੀ ਕੀਤੀ ਜਾਂਦੀ ਹੈ ਕਿ ਇਹ ਪ੍ਰੋਗਰਾਮ ਪ੍ਰੈਸ ਦੇ ਵੱਖਰੇ ਵੱਖਰੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਨਾਲ ਸੰਬੰਧਤ ਖਾਸਾ ਦੇ ਪੱਧਰ ਵਿੱਚ ਛਾਪਣ ਲਈ ਭੇਜਿਆ ਜਾਂਦਾ ਹੈ।

ਨੱਥੀ/ਵਾਰੀ ਬੰਦੀ ਪ੍ਰੋਗਰਾਮ ਦੀਆਂ ਕਾਪੀਆਂ


ਕਾਰਜਕਾਰੀ ਇੰਜੀਨੀਅਰ/ਰੇਗਲਸਨ,
ਵਾਸਤੇ ਮੁੱਖ ਇੰਜੀਨੀਅਰ/ਨਹਿਰਾਂ, ਲੋਕ ਸੇਵਾ ਵਿਭਾਗ, ਪੰਜਾਬ,
ਚੰਡੀਗੜ੍ਹ।
11/11/2020


ਪਿੱਠ ਅੰਕਣ ਨੰ 868-70 / ਪਾਰਟੀ ਨੰ 1567/87

ਮਿਤੀ 12 / 11 / 2020

ਉਪਰੋਕਤ ਦਾ ਉਤਾਰਾ ਹੇਠ ਲਿਖਿਆ ਨੂੰ ਸੂਚਨਾ ਅਤੇ ਅਗਲੇਰੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ -

1. ਮੁੱਖ ਸਕੇਂਟਰ, ਪੰਜਾਬ ਸਰਕਾਰ, ਸਿੰਚਾਈ ਵਿਭਾਗ ਪੰਜਾਬ, ਚੰਡੀਗੜ੍ਹ ਨੂੰ ਇਸ ਦਫਤਰ ਦੇ ਪੱਤਰ ਨੰ 823-31 / ਪਾਰਟੀ ਨੰ 1567/87, ਮਿਤੀ **28/10/2020** ਦੇ ਸਮੱਥ ਵਿੱਚ।
2. ਡਾਇਰੈਕਟਰ, ਦੂਰਦਰਸ਼ਨ ਜਲੰਧਰ ਨੂੰ ਇਹ ਪ੍ਰੋਗਰਾਮ ਦੂਰਦਰਸ਼ਨ ਜਲੰਧਰ ਤੋਂ ਮਿਤੀ **13-11-2020** ਨੂੰ ਪ੍ਰਸਾਰਿਤ ਕਰਨ ਲਈ।
3. ਸੰਯੁਕਤ ਡਾਇਰੈਕਟਰ/ਰੇਡੀਓ ਅਤੇ ਪ੍ਰੈਸ, ਲੋਕ ਸੇਵਾ ਵਿਭਾਗ, ਪੰਜਾਬ, ਜਲੰਧਰ ਨੂੰ ਪ੍ਰੋਗਰਾਮ ਦੀਆਂ ਦੋ ਫਾਲਤੂ ਕਾਪੀਆਂ ਸਹਿਤ।
4. ਨਿਗਰਾਨ ਇੰਜੀਨੀਅਰ, ਸਰਹੰਦ ਨਹਿਰ ਹਲਕਾ, ਲੁਧਿਆਣਾ।
5. ਨਿਗਰਾਨ ਇੰਜੀਨੀਅਰ, ਆਈ ਬੀ ਹਲਕਾ, ਪਟਿਆਲਾ।
6. ਨਿਗਰਾਨ ਇੰਜੀਨੀਅਰ, ਭਾਖੜਾ ਮੈਨ ਲਾਈਨ ਹਲਕਾ, ਪਟਿਆਲਾ।
7. ਨਿਗਰਾਨ ਇੰਜੀਨੀਅਰ, ਅੰਮ੍ਰਿਤਸਰੀ ਦਾਖਲ ਨਹਿਰ ਹਲਕਾ, ਅੰਮ੍ਰਿਤਸਰ।
8. ਨਿਗਰਾਨ ਇੰਜੀਨੀਅਰ, ਵਿਰੋਜਪੁਰ ਨਹਿਰ ਹਲਕਾ, ਵਿਰੋਜਪੁਰ।
9. ਕਾਰਜਕਾਰੀ ਇੰਜੀਨੀਅਰ, ਇਸਤਰ ਦਾਖਲ ਮੰਡਲ, ਜਲੰਧਰ।
10. ਇੰਜੀਨੀਅਰ/ਕੋਮਪਿਊਟਰ ਮੈਲ, ਸਿੰਚਾਈ ਵਿਭਾਗ ਪੰਜਾਬ, ਚੰਡੀਗੜ੍ਹ ਨੂੰ ਵੱਖ ਸਾਈਟ ਤੇ ਪਾਉਣ ਲਈ।

ਨੱਥੀ /ਉਪਰੋਕਤ ਅਨੁਸਾਰ


ਕਾਰਜਕਾਰੀ ਇੰਜੀਨੀਅਰ/ਰੇਗਲਸਨ,
ਵਾਸਤੇ ਮੁੱਖ ਇੰਜੀਨੀਅਰ/ਨਹਿਰਾਂ, ਲੋਕ ਸੇਵਾ ਵਿਭਾਗ, ਪੰਜਾਬ,
ਚੰਡੀਗੜ੍ਹ।

ਨੋਟ : ਇਸ ਸਮੇਂ ਦੂਰਾਨ ਜੇਕਰ ਕਿਸੇ ਕਾਰਨ ਕਰਕੇ ਨਹਿਰ ਦੀ ਬੰਦੀ ਆ ਜਾਂਦੀ ਹੈ ਤਾਂ ਸੰਬੰਧਤ ਨਿਗਰਾਨ ਇੰਜੀਨੀਅਰ ਵੱਲੋਂ ਵਾਰੀ ਬੰਦੀ ਪ੍ਰੋਗਰਾਮ ਬਿਨਾਂ ਕਿਸੇ ਨੋਟਿਸ ਦੇ ਬਦਲਿਆ/ਦੇਰਾਇਆ ਜਾ ਸਕਦਾ ਹੈ।

ਜਲ ਸਰੋਤ ਵਿਭਾਗ ਪੰਜਾਬ, ਚੰਡੀਗੜ੍ਹ

ਜਰੂਰੀ ਸੂਚਨਾ

ਰਬੀ ਸਮੇਂ ਵਿੱਚ ਮਿਤੀ 14-11-2020 ਤੋਂ ਮਿਤੀ 21-11-2020 ਤੱਕ ਨਹਿਰਾਂ ਰਾਹੀਂ ਪੰਜਾਬ ਵਿੱਚ ਪਾਣੀ ਦੇਣ ਦਾ ਪ੍ਰੋਗਰਾਮ -

ਰੋਪੜ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਥਾਂਚਾਂ

ਸਰਹੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਹੇਠ ਲਿਖੇ ਅਨੁਸਾਰ ਪਹਿਲ ਦੇ ਅਧਾਰ ਤੇ ਚਲਣਗੀਆਂ:-

ਬਿਸਤ ਦੁਆਬ ਕੈਨਾਲ	=	1
ਸਿਧਵਾਂ ਥਾਂਚ	=	2
ਬਠਿੰਡਾਂ ਥਾਂਚ	=	3
ਅਬੋਹਰ ਥਾਂਚ	=	4
ਪਟਿਆਲਾ ਫੀਡਰ	=	5

ਭਾਖੜਾ ਮੈਨ ਲਾਇਨ ਦੀਆਂ ਨਹਿਰਾਂ ਅਤੇ ਥਾਂਚਾਂ

ਭਾਖੜਾ ਮੈਨ ਲਾਇਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਅਧਾਰ ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਥਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ਤੇ ਬਾਕੀ ਬੱਚਦਾ ਪਾਣੀ ਮਿਲੇਗਾ।

ਹਰੀਕੇ ਅਤੇ ਫਿਰੋਜਪੁਰ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਥਾਂਚਾਂ

ਸਰਹੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਅਧਾਰ ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਥਾਂਚ ਲੇਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ਤੇ ਬਾਕੀ ਬੱਚਦਾ ਪਾਣੀ ਮਿਲੇਗਾ।

ਅੱਪਰ ਬਾਰੀ ਦੁਆਬ ਕੈਨਾਲ

ਲਾਹੌਰ ਥਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਅਧਾਰ ਤੇ ਪੂਰਾ ਪਾਣੀ ਮਿਲੇਗਾ। ਮੈਨ ਥਾਂਚ ਲੇਅਰ, ਕਸੂਰ ਥਾਂਚ ਲੇਅਰ ਅਤੇ ਸਭਰਾਓ ਥਾਂਚ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬੱਚਦਾ ਪਾਣੀ ਮਿਲੇਗਾ।

WATER RESOURCES DEPARTMENT PUNJAB CHANDIGARH

IMPORTANT NOTICE

The Rotational Program of Canals for irrigation in Punjab in respect of RABBI Season for period from 14-11-2020 to 21-11-2020

CHANNELS AND BRANCHES OFF-TAKING FROM ROPAR HEAD WORKS:-

The channels of Sirhind Canal System will run in the priority as under:-

Bist Doab Canal	=	1
Sidhwan Branch	=	2
Bathinda Branch	=	3
Abohar Branch	=	4
Patiala Feeder	=	5

DISTRIBUTARIES AND BRANCHES OF B.M.L.

Direct distributaries of B.M.L. in Group 'A' being in the Channels of 1st preference will run to their indent. Balance water available will be utilized in Ghaggar Branch and Patiala Minor in Group 'B' respectively.

PUNJAB CHANNELS AND BRANCHES OFF- TAKING FROM HARIKE AND FERROZEPUR HEAD WORKS.

All the direct distributaries of Sirhind Feeder in Group 'A' being in the 1st preference will run to their indent. Balance water supplies available will be utilized in Abohar Branch Lower off- taking from Sirhind Feeder and its Distributaries/ Minors in Group 'B'.

UPPER BARI DOAB CANAL

Lahore Branch with its distributaries being in the 1st preference will run to their indent. Balance water supplies available will be utilized in Main Branch Lower, Kasur Branch and Sabhraon Branch with their distributaries respectively.